

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥

Such is the Naam, the Name of the Lord, the invaluable jewel, the most sublime wealth, which I have found through good deeds.

ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥

By various efforts, I have enshrined it within my heart; this jewel cannot be hidden by hiding it. ||1||

ਹਰਿ ਗੁਨ ਕਹਤੇ ਕਹਨੁ ਨ ਜਾਈ ॥

The Glorious Praises of the Lord cannot be spoken by speaking.

ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥

They are like the sweet candies given to a mute. ||1||Pause||

ਰਸਨਾ ਰਮਤ ਸੁਨਤ ਸੁਖ ਸ੍ਰਵਨਾ ਚਿਤ ਚੇਤੇ ਸੁਖ ਹੋਈ ॥

The tongue speaks, the ears listen, and the mind contemplates the Lord; they find peace and comfort.

ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥

Says Bheekhan, my eyes are content; wherever I look, there I see the Lord. ||2||2||